

ਸਾਰਗ ਮਹਲਾ ੫ ॥

Saarang, Fifth Mehl:

ਅਬ ਮੋਰੋ ਠਾਕੁਰ ਸਿਉ ਮਨੁ ਮਾਨਾਂ ॥

Now my mind is pleased and appeased by my Lord and Master.

ਸਾਧ ਕ੍ਰਿਪਾਲ ਦਇਆਲ ਭਏ ਹੈ ਇਹੁ ਛੇਦਿਓ ਦੁਸਟੁ ਬਿਗਾਨਾ ॥੧॥ ਰਹਾਉ ॥

The Holy Saint has become kind and compassionate to me, and has destroyed this demon of duality. ||1||Pause||

ਤੁਮ ਹੀ ਸੁੰਦਰ ਤੁਮਹਿ ਸਿਆਨੇ ਤੁਮ ਹੀ ਸੁਘਰ ਸੁਜਾਨਾ ॥

You are so beautiful, and You are so wise; You are elegant and all-knowing.

ਸਗਲ ਜੋਗ ਅਰੁ ਗਿਆਨ ਧਿਆਨ ਇਕ ਨਿਮਖ ਨ ਕੀਮਤਿ ਜਾਨਾਂ ॥੧॥

All the Yogis, spiritual teachers and meditators do not know even a bit of Your value. ||1||

ਤੁਮ ਹੀ ਨਾਇਕ ਤੁਮ੍ਹਿ ਛਤ੍ਰਪਤਿ ਤੁਮ ਪੂਰਿ ਰਹੇ ਭਗਵਾਨਾ ॥

You are the Master, You are the Lord under the royal canopy; You are the perfectly pervading Lord God.

ਪਾਵਉ ਦਾਨੁ ਸੰਤ ਸੇਵਾ ਹਰਿ ਨਾਨਕ ਸਦ ਕੁਰਬਾਨਾਂ ॥੨॥੬॥੨੯॥

Please bless me with the gift of service to the Saints; O Nanak, I am a sacrifice to the Lord. ||2||6||29||